

ਸੋਰਠਿ ਮਹਲਾ ੩ ਦੁਤਕੀ ॥

Sorat'h, Third Mehl, Du-Tukas:

ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥

He Himself forgives the worthless, O Siblings of Destiny; He commits them to the service of the True Guru.

ਸਤਿਗੁਰ ਕੀ ਸੇਵਾ ਉਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥

Service to the True Guru is sublime, O Siblings of Destiny; through it, one's consciousness is attached to the Lord's Name. ||1||

ਹਰਿ ਜੀਉ ਆਪੇ ਬਖਸਿ ਮਿਲਾਇ ॥

The Dear Lord forgives, and unites with Himself.

ਗੁਣਗੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥

I am a sinner, totally without virtue, O Siblings of Destiny; the Perfect True Guru has blended me. ||Pause||

ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥

So many, so many sinners have been forgiven, O beloved one, by contemplating the True Word of the Shabad.

ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥

They got on board the boat of the True Guru, who carried them across the terrifying world-ocean, O Siblings of Destiny. ||2||

ਮਨੁਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥

I have been transformed from rusty iron into gold, O Siblings of Destiny, united in Union with the Guru, the Philosopher's Stone.

ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥

Eliminating my self-conceit, the Name has come to dwell within my mind, O Siblings of Destiny; my light has merged in the Light. ||3||

ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥

I am a sacrifice, I am a sacrifice, O Siblings of Destiny, I am forever a sacrifice to my True Guru.

ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

He has given me the treasure of the Naam; O Siblings of Destiny, through the Guru's Teachings, I am absorbed in celestial bliss. ||4||

ਗੁਰ ਬਿਨੁ ਸਹਜੁ ਨ ਉਪਜੈ ਭਾਈ ਪੂਛਹੁ ਗਿਆਨੀਆ ਜਾਇ ॥

Without the Guru, celestial peace is not produced, O Siblings of Destiny; go and ask the spiritual teachers about this.

ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥

Serve the True Guru forever, O Siblings of Destiny, and eradicate self-conceit from within. ||5||

ਗੁਰਮਤੀ ਭਉ ਉਪਜੈ ਭਾਈ ਭਉ ਕਰਣੀ ਸਚੁ ਸਾਰੁ ॥

Under Guru's Instruction, the Fear of God is produced, O Siblings of Destiny; true and excellent are the deeds done in the Fear of God.

ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥

Then, one is blessed with the treasure of the Lord's Love, O Siblings of Destiny, and the Support of the True Name. ||6||

ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥

I fall at the feet of those who serve their True Guru, O Siblings of Destiny.

ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥

I have fulfilled my life, O Siblings of Destiny, and my family has been saved as well. ||7||

ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥

The True Word of the Guru's Bani, and the True Word of the Shabad, O Siblings of Destiny, are obtained only by Guru's Grace.

ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

O Nanak, with the Name of the Lord abiding in one's mind, no obstacles stand in one's way, O Siblings of Destiny. ||8||2||